

ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ
ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥ ਗੁਰ ਆਗੈ
ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ
ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ
॥੪॥੨॥ {ਪੰਨਾ 244-245}

ਪਦਅਰਥ:- ਮੈ—ਮੈਨੂੰ। ਨੈਣੀ—ਅੱਖਾਂ ਵਿਚ। ਭਾਵੈ—ਚੰਗਾ ਲੱਗਦਾ। ਹਾਵੈ—ਹਾਹੁਕੇ ਵਿਚ।
ਕਰਉ—ਮੈਂ ਕਰਦੀ ਹਾਂ। ਘਰਿ—ਹਿਰਦੇ-ਘਰ ਵਿਚ। ਆਏ—ਆਇ, ਆ ਕੇ।4।

ਅਰਥ:- ਹੇ ਮੇਰੇ ਪ੍ਰੀਤਮ ਪ੍ਰਭੂ ਜੀ! ਮੈਨੂੰ ਮਿਲ, ਤੈਥੋਂ ਬਿਨਾ ਮੈਂ ਬੁਰਤ ਆਜਿਜ ਹਾਂ। (ਹੇ ਪ੍ਰੀਤਮ
ਜੀ!) ਤੈਥੋਂ ਬਿਨਾ ਮੇਰੀਆਂ ਅੱਖਾਂ ਵਿਚ ਨੀਂਦ ਨਹੀਂ ਆਉਂਦੀ, ਮੈਨੂੰ ਨਾਹ ਅੰਨ ਚੰਗਾ ਲੱਗਦਾ ਹੈ ਨਾਹ
ਪਾਣੀ। (ਹੇ ਮਾਂ! ਪ੍ਰੀਤਮ-ਪ੍ਰਭੂ ਦੇ ਵਿਛੋੜੇ ਵਿਚ) ਅੰਨ ਪਾਣੀ ਚੰਗਾ ਨਹੀਂ ਲੱਗਦਾ, ਹਾਹੁਕਿਆਂ ਵਿਚ
ਜਿੰਦ ਦੁੱਖੀ ਹੁੰਦੀ ਹੈ, ਪਤੀ-ਪ੍ਰਭੂ ਤੋਂ ਬਿਨਾ ਆਤਮਕ ਆਨੰਦ ਪ੍ਰਾਪਤ ਨਹੀਂ ਹੁੰਦਾ।

(ਹੇ ਮਾਂ!) ਮੈਂ ਗੁਰੂ ਅੱਗੇ ਬੇਨਤੀ ਕਰਦੀ ਹਾਂ—ਹੇ ਗੁਰੂ! ਜੇ ਤੈਨੂੰ ਮੇਰੀ ਬੇਨਤੀ ਚੰਗੀ ਲੱਗੇ, ਤਾਂ ਜਿਵੇਂ
ਹੇ ਸਕੇ ਮੈਨੂੰ (ਪ੍ਰੀਤਮ-ਪ੍ਰਭੂ) ਮਿਲਾ।

(ਹੇ ਮਾਂ!) ਸਾਰੇ ਸੁਖਾਂ ਦੇ ਦੇਣ ਵਾਲਾ ਪ੍ਰਭੂ-ਪ੍ਰੀਤਮ (ਜਿਸ ਨੂੰ ਮਿਲਾਂਦਾ ਹੈ) ਆਪ ਹੀ ਮਿਲਾ ਲੈਂਦਾ ਹੈ,
ਉਸ ਦੇ ਹਿਰਦੇ-ਘਰ ਵਿਚ ਆਪ ਹੀ ਆ ਕੇ ਮਿਲ ਪੈਂਦਾ ਹੈ। ਹੇ ਨਾਨਕ! ਉਹ ਜੀਵ-ਇਸਤ੍ਰੀ ਸਦਾ
ਲਈ ਭਾਗਾਂ ਵਾਲੀ ਹੋ ਜਾਂਦੀ ਹੈ ਕਿਉਂਕਿ ਉਸ ਦਾ (ਇਹ ਪ੍ਰਭੂ-) ਖਸਮ ਨਾਹ ਕਦੇ ਮਰਦਾ ਹੈ ਨਾਹ
ਉਸ ਤੋਂ ਵਿੱਛੋੜਦਾ ਹੈ।4।2।